

ਚਿਤ ਸਿਮਰਨੁ ਕਰਉ ਨੈਨ ਅਵਿਲੋਕਨੇ ਸ੍ਰਵਨ ਬਾਨੀ ਸੁਜਸੁ ਪੂਰਿ ਰਾਖਉ ॥ ਮਨੁ ਸੁ ਮਧੁਕਰੁ
ਕਰਉ ਚਰਨ ਹਿਰਦੇ ਧਰਉ ਰਸਨ ਅੰਮ੍ਰਿਤ ਰਾਮ ਨਾਮ ਭਾਖਉ ॥੧ ॥ ਮੇਰੀ ਪ੍ਰੀਤਿ ਗੋਬਿੰਦ
ਸਿਉ ਜਿਨਿ ਘਟੈ ॥ ਮੈ ਤਉ ਮੇਲਿ ਮਹਗੀ ਲਈ ਜੀਅ ਸਟੈ ॥੧ ॥ ਰਹਾਉ ॥ ਸਾਧਸੰਗਤਿ
ਬਿਨਾ ਭਾਉ ਨਹੀ ਉਪਜੈ ਭਾਵ ਬਿਨੁ ਭਗਤਿ ਨਹੀ ਹੋਇ ਤੇਰੀ ॥ ਕਹੈ ਰਵਿਦਾਸੁ ਇਕ ਬੇਨਤੀ
ਹਰਿ ਸਿਉ ਪੈਜ ਰਾਖਹੁ ਰਾਜਾ ਰਾਮ ਮੇਰੀ ॥੨॥੨॥ {ਪੰਨਾ 694}

ਪਦਅਰਥ:- ਕਰਉ—ਕਰਉ, ਮੈਂ ਕਰਾਂ। ਨੈਨ—ਅੱਖਾਂ ਨਾਲ। ਅਵਿਲੋਕਨੇ—ਮੈਂ ਵੇਖਾਂ। ਸ੍ਰਵਨ—ਕੰਨਾਂ
ਵਿਚ। ਸੁਜਸੁ—ਸੋਹਣਾ ਜਸ। ਪੂਰਿ ਰਾਖਉ—ਮੈਂ ਭਰ ਰੱਖਾਂ। ਮਧੁਕਰੁ—ਭੋਰਾ। ਕਰਉ—ਮੈਂ ਬਣਾਵਾਂ।
ਰਸਨ—ਜੀਭ ਨਾਲ। ਭਾਖਉ—ਮੈਂ ਉਚਾਰਨ ਕਰਾਂ।1।

ਜਿਨਿ—ਮਤਾਂ। ਜਿਨਿ ਘਟੈ—ਮਤਾਂ ਘਟ ਜਾਏ, ਕਿਤੇ ਘਟ ਨਾਹ ਜਾਏ। ਜੀਅ ਸਟੈ—ਜਿੰਦ ਦੇ
ਵੱਟੇ।1। ਰਹਾਉ।

ਭਾਉ—ਪ੍ਰੇਮ। ਰਾਜਾ ਰਾਮ—ਹੇ ਰਾਜਨ! ਹੇ ਰਾਮ! ਪੈਰ—ਇੱਜ਼ਤ।2।

ਅਰਥ:- (ਮੈਨੂੰ ਡਰ ਰਹਿੰਦਾ ਹੈ ਕਿ) ਗੋਬਿੰਦ ਨਾਲ ਮੇਰੀ ਪ੍ਰੀਤ ਕਿਤੇ ਘਟ ਨਾਹ ਜਾਏ, ਮੈਂ ਤਾਂ ਬੜੇ
ਮਹਿੰਗੇ ਮੁੱਲ (ਇਹ ਪ੍ਰੀਤ) ਲਈ ਹੈ, ਜਿੰਦ ਦੇ ਕੇ (ਇਹ ਪ੍ਰੀਤ) ਵਿਹਾੜੀ ਹੈ।1। ਰਹਾਉ।

(ਤਾਹੀਏਂ ਮੇਰੀ ਅਰਜ਼ੇਈ ਹੈ ਕਿ) ਮੈਂ ਚਿੱਤ ਨਾਲ ਪ੍ਰਭੂ ਦਾ ਸਿਮਰਨ ਕਰਦਾ ਰਹਾਂ, ਅੱਖਾਂ ਨਾਲ ਉਸ
ਦਾ ਦੀਦਾਰ ਕਰਦਾ ਰਹਾਂ, ਕੰਨਾਂ ਵਿਚ ਉਸ ਦੀ ਬਾਣੀ ਤੇ ਉਸ ਦਾ ਸੋਹਣਾ ਜਸ ਭਰੀ ਰੱਖਾਂ, ਆਪਣੇ
ਮਨ ਨੂੰ ਭੋਰਾ ਬਣਾਈ ਰੱਖਾਂ, ਉਸ ਦੇ (ਚਰਨ-ਕਮਲ) ਹਿਰਦੇ ਵਿਚ ਟਿਕਾ ਰੱਖਾਂ, ਤੇ, ਜੀਭ ਨਾਲ
ਉਸ ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਉਚਾਰਦਾ ਰਹਾਂ।1।

(ਪਰ ਇਹ) ਪ੍ਰੀਤ ਸਾਧ ਸੰਗਤ ਤੋਂ ਬਿਨਾ ਪੈਦਾ ਨਹੀਂ ਹੋ ਸਕਦੀ, ਤੇ, ਹੇ ਪ੍ਰਭੂ! ਪ੍ਰੀਤ ਤੋਂ ਬਿਨਾ ਤੇਰੀ
ਭਗਤੀ ਨਹੀਂ ਹੋ ਆਉਂਦੀ। ਰਵਿਦਾਸ ਪ੍ਰਭੂ ਅੱਗੇ ਅਰਦਾਸ ਕਰਦਾ ਹੈ—ਹੇ ਰਾਜਨ! ਜੇ ਮੇਰੇ ਰਾਮ!
(ਮੈਂ ਤੇਰੀ ਸ਼ਰਨ ਆਇਆ ਹਾਂ) ਮੇਰੀ ਲਾਜ ਰੱਖੀਂ।2। 2।

ਨੋਟ:- ਪਿਛਲੇ ਸ਼ਬਦ ਅਤੇ ਇਸ ਸ਼ਬਦ ਵਿਚ ਰਵਿਦਾਸ ਜੀ ਪਰਮਾਤਮਾ ਵਾਸਤੇ ਲਫਜ਼
'ਰਮਈਆ', 'ਮਾਧਉ', 'ਰਾਮ', 'ਗੋਬਿੰਦ', 'ਰਾਜਾ ਰਾਮ' ਵਰਤਦੇ ਹਨ। ਲਫਜ਼ 'ਮਾਧਉ' ਤੇ 'ਗੋਬਿੰਦ',
ਸ੍ਰੀ ਕ੍ਰਿਸ਼ਨ ਜੀ ਦੇ ਨਾਮ ਹਨ। ਜੇ ਰਵਿਦਾਸ ਜੀ ਸ੍ਰੀ ਰਾਮ ਅਵਤਾਰ ਦੇ ਪੁਜਾਰੀ ਹੁੰਦੇ ਤਾਂ ਕ੍ਰਿਸ਼ਨ
ਜੀ ਦੇ ਨਾਮ ਨਾਹ ਵਰਤਦੇ। ਇਹ ਸਾਂਝੇ ਲਫਜ਼ ਪਰਮਾਤਮਾ ਵਾਸਤੇ ਹੀ ਹੋ ਸਕਦੇ ਹਨ।

ਸ਼ਬਦ ਦਾ ਭਾਵ:- ਪ੍ਰਭੂ ਨਾਲ ਪ੍ਰੀਤਿ ਕਿਵੇਂ ਕਾਇਮ ਰਹਿ ਸਕਦੀ ਹੈ?—ਸਿਮਰਨ ਅਤੇ ਸਾਧ
ਸੰਗਤਿ ਦਾ ਸਦਕਾ।